

ਰਾਗੁ ਆਸਾ ਘਰੁ ੨ ਮਹਲਾ ੩

Raag Aasaa, Second House, Third Mehl:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਹਰਿ ਦਰਸਨੁ ਪਾਵੈ ਵਡਭਾਗਿ ॥

The Blessed Vision of the Lord's Darshan is obtained by great good fortune.

ਗੁਰ ਕੈ ਸਬਦਿ ਸਚੈ ਬੈਰਾਗਿ ॥

Through the Word of the Guru's Shabad, true detachment is obtained.

ਖਟੁ ਦਰਸਨੁ ਵਰਤੈ ਵਰਤਾਰਾ ॥

The six systems of philosophy are pervasive,

ਗੁਰ ਕਾ ਦਰਸਨੁ ਅਗਮ ਅਪਾਰਾ ॥੧॥

but the Guru's system is profound and unequalled. ||1||

ਗੁਰ ਕੈ ਦਰਸਨਿ ਮੁਕਤਿ ਗਤਿ ਹੋਇ ॥

The Guru's system is the way to liberation.

ਸਾਚਾ ਆਪਿ ਵਸੈ ਮਨਿ ਸੋਇ ॥੧॥ ਰਹਾਉ ॥

The True Lord Himself comes to dwell in the mind. ||1||Pause||

ਗੁਰ ਦਰਸਨਿ ਉਧਰੈ ਸੰਸਾਰਾ ॥

Through the Guru's system, the world is saved,

ਜੇ ਕੋ ਲਾਏ ਭਾਉ ਪਿਆਰਾ ॥

if it is embraced with love and affection.

ਭਾਉ ਪਿਆਰਾ ਲਾਏ ਵਿਰਲਾ ਕੋਇ ॥

How rare is that person who truly loves the Guru's Way.

ਗੁਰ ਕੈ ਦਰਸਨਿ ਸਦਾ ਸੁਖੁ ਹੋਇ ॥੨॥

Through the Guru's system, everlasting peace is obtained. ||2||

ਗੁਰ ਕੈ ਦਰਸਨਿ ਮੋਖ ਦੁਆਰੁ ॥

Through the Guru's system, the Door of Salvation is obtained.

ਸਤਿਗੁਰੁ ਸੇਵੈ ਪਰਵਾਰ ਸਾਧਾਰੁ ॥
Serving the True Guru, one's family is saved.

ਨਿਗੁਰੇ ਕਉ ਗਤਿ ਕਾਈ ਨਾਹੀ ॥
There is no salvation for those who have no Guru.

ਅਵਗਣਿ ਮੁਠੇ ਚੋਟਾ ਖਾਹੀ ॥੩॥
Beguiled by worthless sins, they are struck down. ||3||

ਗੁਰ ਕੈ ਸਬਦਿ ਸੁਖੁ ਸਾਂਤਿ ਸਰੀਰ ॥
Through the Word of the Guru's Shabad, the body finds peace and tranquility.

ਗੁਰਮੁਖਿ ਤਾ ਕਉ ਲਗੈ ਨ ਪੀਰ ॥
The Gurmukh is not afflicted by pain.

ਜਮਕਾਲੁ ਤਿਸੁ ਨੇੜਿ ਨ ਆਵੈ ॥
The Messenger of Death does not come near him.

ਨਾਨਕ ਗੁਰਮੁਖਿ ਸਾਚਿ ਸਮਾਵੈ ॥੪॥੧॥੪੦॥
O Nanak, the Gurmukh is absorbed in the True Lord. ||4||1||40||